

ਮਲਾਰ ਮਹਲਾ ੧ ॥

Malaar, First Mehl:

ਚਾੜ੍ਹਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥

The rainbird and the fish find peace in water; the deer is pleased by the sound of the bell. ||1||

ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥

The rainbird chirps in the night, O my mother. ||1||Pause||

ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥

O my Beloved, my love for You shall never end, if it is Your Will. ||2||

ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਚੈ ਸਮਾਈ ॥੩॥

Sleep is gone, and egotism is exhausted from my body; my heart is permeated with the Teachings of Truth. ||3||

ਰੁਖੀ ਬਿਰਖੀ ਉਡਉ ਭੂਖਾ ਪੀਵਾ ਨਾਮੁ ਸੁਭਾਈ ॥੪॥

Flying among the trees and plants, I remain hungry; lovingly drinking in the Naam, the Name of the Lord, I am satisfied. ||4||

ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥

I stare at You, and my tongue cries out to You; I am so thirsty for the Blessed Vision of Your Darshan. ||5||

ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥

Without my Beloved, the more I decorate myself, the more my body burns; these clothes do not look good on my body. ||6||

ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਉ ਬਿਨ ਮਿਲੇ ਨੀਦ ਨ ਪਾਈ ॥੭॥

Without my Beloved, I cannot survive even for an instant; without meeting Him, I cannot sleep. ||7||

ਪਿਰੁ ਨਜੀਕਿ ਨ ਬੁਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥

Her Husband Lord is nearby, but the wretched bride does not know it. The True Guru reveals Him to her. ||8||

ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥

When she meets Him with intuitive ease, she finds peace; the Word of the Shabad quenches the fire of desire. ||9||

ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥

Says Nanak, through You, O Lord, my mind is pleased and appeased; I cannot express Your worth. ||10||3||